

ਪ੍ਰਭਾਤੀ ਮਹਲਾ ੪ ॥

Prabhaatee, Fourth Mehl:

ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮਾਲਹਿ ਹਰਿ ਗਾਲ ॥

With the rising of the sun, the Gurmukh speaks of the Lord. All through the night, he dwells upon the Sermon of the Lord.

ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੁ ਹਰਿ ਭਾਲ ॥੧॥

My God has infused this longing within me; I seek my Lord God. ||1||

ਮੇਰਾ ਮਨੁ ਸਾਧੁ ਧੂਰਿ ਰਵਾਲ ॥

My mind is the dust of the feet of the Holy.

ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ ॥

The Guru has implanted the Sweet Name of the Lord, Har, Har, within me. I dust the Guru's Feet with my hair. ||1||Pause||

ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥

Dark are the days and nights of the faithless cynics; they are caught in the trap of attachment to Maya.

ਖਿਨੁ ਪਲੁ ਹਰਿ ਪ੍ਰਭੁ ਰਿਚੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥੨॥

The Lord God does not dwell in their hearts, even for an instant; every hair of their heads is totally tied up in debts. ||2||

ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੁਟੇ ਮਮਤਾ ਜਾਲ ॥

Joining the Sat Sangat, the True Congregation, wisdom and understanding are obtained, and one is released from the traps of egotism and possessiveness.

ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥੩॥

The Lord's Name, and the Lord, seem sweet to me. Through the Word of His Shabad, the Guru has made me happy. ||3||

ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ ॥

I am just a child; the Guru is the Unfathomable Lord of the World. In His Mercy, He cherishes and sustains me.

ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥੪॥੨॥

I am drowning in the ocean of poison; O God, Guru, Lord of the World, please
save Your child, Nanak. ||4||2||